

ਮਾਲੀ ਗਉੜਾ ਮਹਲਾ ੫ ॥

Maalee Gauraa, Fifth Mehl:

ਐਸੇ ਸਹਾਈ ਹਰਿ ਕੋ ਨਾਮ ॥

This is the sort of helper the Name of the Lord is.

ਸਾਧਸੰਗਤਿ ਭਜੁ ਪੂਰਨ ਕਾਮ ॥੧॥ ਰਹਾਉ ॥

Meditating in the Saadh Sangat, the Company of the Holy, one's affairs are perfectly resolved. ||1||Pause||

ਬੂਡਤ ਕਉ ਜੈਸੇ ਬੇੜੀ ਮਿਲਤ ॥

It is like a boat to a drowning man.

ਬੂਝਤ ਦੀਪਕ ਮਿਲਤ ਤਿਲਤ ॥

It is like oil to the lamp whose flame is dying out.

ਜਲਤ ਅਗਨੀ ਮਿਲਤ ਨੀਰ ॥

It is like water poured on the burning fire.

ਜੈਸੇ ਬਾਰਿਕ ਮੁਖਹਿ ਖੀਰ ॥੧॥

It is like milk poured into the baby's mouth. ||1||

ਜੈਸੇ ਰਣ ਮਹਿ ਸਖਾ ਭ੍ਰਾਤ ॥

As one's brother becomes a helper on the field of battle;

ਜੈਸੇ ਭੁਖੇ ਭੋਜਨ ਮਾਤ ॥

as one's hunger is satisfied by food;

ਜੈਸੇ ਕਿਰਖਹਿ ਬਰਸ ਮੇਘ ॥

as the cloudburst saves the crops;

ਜੈਸੇ ਪਾਲਨ ਸਰਨਿ ਸੇਂਘ ॥੨॥

as one is protected in the tiger's lair;||2||

ਗਰੁੜ ਮੁਖਿ ਨਹੀ ਸਰਪ ਤ੍ਰਾਸ ॥

As with the magic spell of Garuda the eagle upon one's lips, one does not fear the snake;

ਸੂਆ ਪਿੰਜਰਿ ਨਹੀ ਖਾਇ ਬਿਲਾਸੁ ॥  
as the cat cannot eat the parrot in its cage;

ਜੈਸੋ ਆਂਡੋ ਹਿਰਦੇ ਮਾਹਿ ॥  
as the bird cherishes her eggs in her heart;

ਜੈਸੋ ਦਾਨੋ ਚਕੀ ਦਰਾਹਿ ॥੩॥  
as the grains are spared, by sticking to the central post of the mill;||3||

ਬਹੁਤੁ ਓਪਮਾ ਥੋਰ ਕਹੀ ॥  
Your Glory is so great; I can describe only a tiny bit of it.

ਹਰਿ ਅਗਮ ਅਗਮ ਅਗਾਧਿ ਤੁਹੀ ॥  
O Lord, You are inaccessible, unapproachable and unfathomable.

ਉਚ ਮੂਚੋ ਬਹੁ ਅਪਾਰ ॥  
You are lofty and high, utterly great and infinite.

ਸਿਮਰਤ ਨਾਨਕ ਤਰੇ ਸਾਰ ॥੪॥੩॥  
Meditating in remembrance on the Lord, O Nanak, one is carried across.  
||4||3||